

Sri Guru Granth Sahib

Displaying 568 of

ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥

Pir Rav Rehiaa Bharapoorae Vaekh Hajoorae Jug Jug Eaeko Jaathaa ||

The Lord is all-pervading everywhere; behold Him ever-present. Throughout the ages, know Him as the One.

ਵਡਹੰਸ (ਮਃ ੩) ਛੰਤ (੧) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧

Raag Vadhans Guru Amar Das

ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥

Dhhan Baalee Bholee Pir Sehaj Raavai Miliaa Karam Bidhhaathaa ||

The young, innocent bride enjoys her Husband Lord; she meets Him, the Architect of karma.

ਵਡਹੰਸ (ਮਃ ੩) ਛੰਤ (੧) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੨

Raag Vadhans Guru Amar Das

ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥

Jin Har Ras Chaakhiaa Sabadh Subhaakhiaa Har Sar Rehee Bharapoorae ||

One who tastes the sublime essence of the Lord, and utters the sublime Word of the Shabad, remains immersed in the Lord's Ambrosial Pool.

ਵਡਹੰਸ (ਮਃ ੩) ਛੰਤ (੧) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੨

Raag Vadhans Guru Amar Das

ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥

Naanak Kaaman Saa Pir Bhaavai Sabadhae Rehai Hadhoorae ||2||

O Nanak, that soul bride is pleasing to her Husband Lord, who, through the Shabad, remains in His Presence. ||2||

ਵਡਹੰਸ (ਮਃ ੩) ਛੰਤ (੧) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੩

Raag Vadhans Guru Amar Das

ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥

Sohaagane Jaae Pooshhahu Mueeeae Jinee Vichahu Aap Gavaaeiaa ||

Go and ask the happy soul-brides, O mortal bride, who have eradicated their self-conceit from within.

ਵਡਹੰਸ (ਮਃ ੩) ਛੰਤ (੧) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੩

Raag Vadhans Guru Amar Das

ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥

Pir Kaa Hukam N Paaeiou Mueeeae Jinee Vichahu Aap N Gavaaeiaa ||

Those who have not eradicated their self-conceit, O mortal bride, do not realize the Hukam of their Husband Lord's Command.

ਵਡਹੰਸ (ਮਃ ੩) ਛੰਤ (੧) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੪

Raag Vadhans Guru Amar Das

ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥

Jinee Aap Gavaaeiaa Thinee Pir Paaeiaa Rang Sio Raleeaa Maanai ||

Those who eradicate their self-conceit, obtain their Husband Lord; they delight in His Love.

ਵਡਹੰਸ (ਮਃ ੩) ਛੰਤ (੧) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੫

Raag Vadhans Guru Amar Das

ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥

Sadhaa Rang Raathee Sehajae Maathee Anadhin Naam Vakhaanai ||

Ever imbued with His Love, in perfect poise and grace, she repeats His Name, night and day.

ਵਡਹੰਸ (ਮਃ ੩) ਛੰਤ (੧) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੫

Raag Vadhans Guru Amar Das

ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥

Kaaman Vaddabhaagee Anthar Liv Laagee Har Kaa Praem Subhaaeiaa ||

Very fortunate is that bride, who focuses her consciousness on Him; her Lord's Love is so sweet to her.

ਵਡਹੰਸ (ਮਃ ੩) ਛੰਤ (੧) ੩:੫ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੬

Raag Vadhans Guru Amar Das

ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥

Naanak Kaaman Sehajae Raathee Jin Sach Seegaar Banaaeiaa ||3||

O Nanak, that soul-bride who is adorned with Truth, is imbued with her Lord's Love, in the state of perfect poise. ||3||

ਵਡਹੰਸ (ਮਃ ੩) ਛੰਤ (੧) ੩:੬ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੬

Raag Vadhans Guru Amar Das

ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥

Houmai Maar Mueeeae Thoo Chal Gur Kai Bhaaeeae ||

Overcome your egotism, O mortal bride, and walk in the Guru's Way.

ਵਡਹੰਸ (ਮਃ ੩) ਛੰਤ (੧) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੭

Raag Vadhans Guru Amar Das

ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥

Har Var Raavehi Sadhaa Mueeeae Nij Ghar Vaasaa Paaeeae ||

Thus you shall ever enjoy your Husband Lord, O mortal bride, and obtain an abode in the home of your own inner being.

ਵਡਹੰਸ (ਮਃ ੩) ਛੰਤ (੧) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੭

Raag Vadhans Guru Amar Das

ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥

Nij Ghar Vaasaa Paaeae Sabadh Vajaaeae Sadhaa Suhaagan Naaree ||

Obtaining an abode in the home of her inner being, she vibrates the Word of the Shabad, and is a happy soul-bride forever.

ਵਡਹੰਸ (ਮਃ ੩) ਛੰਤ (੧) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੮

Raag Vadhans Guru Amar Das

ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥

Pir Raleeaalaa Joban Baalaa Anadhin Kanth Savaaree ||

The Husband Lord is delightful, and forever young; night and day, He embellishes His bride.

ਵਡਹੰਸ (ਮਃ ੩) ਛੰਤ (੧) ੮:੪ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੯

Raag Vadhans Guru Amar Das

ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥

Har Var Sohaago Masathak Bhaago Sachai Sabadh Suhaaeae ||

Her Husband Lord activates the destiny written on her forehead, and she is adorned with the True Shabad.

ਵਡਹੰਸ (ਮਃ ੩) ਛੰਤ (੧) ੮:੫ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੯

Raag Vadhans Guru Amar Das

ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥

Naanak Kaaman Har Rang Raathee Jaa Chalai Sathigur Bhaaeae ||4||1||

O Nanak, the soul-bride is imbued with the Love of the Lord, when she walks according to the Will of the True Guru. ||4||1||

ਵਡਹੰਸ (ਮਃ ੩) ਛੰਤ (੧) ੮:੬ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੦

Raag Vadhans Guru Amar Das

ਵਡਹੰਸੁ ਮਹਲਾ ੩ ॥

Vaddehans Mehalaa 3 ||

Wadahans, Third Mehl:

ਵਡਹੰਸ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੬੮

ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥

Guramukh Sabh Vaapaar Bhalaa Jae Sehajae Keejai Raam ||

All dealings of the Gurmukh are good, if they are accomplished with poise and grace.

ਵਡਹੰਸ (ਮਃ ੩) ਛੰਤ (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੦

Raag Vadhans Guru Amar Das

ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥

Anadhin Naam Vakhaaneeai Laahaa Har Ras Peejai Raam ||

Night and day, he repeats the Naam, the Name of the Lord, and he earns his profits, drinking in the subtle essence of the Lord.

ਵਡਹੰਸ (ਮਃ ੩) ਛੰਤ (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੧

Raag Vadhans Guru Amar Das

ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥

Laahaa Har Ras Leejai Har Raaveejai Anadhin Naam Vakhaanai ||

He earns the profit of the subtle essence of the Lord, meditating on the Lord, and repeating the Naam, night and day.

ਵਡਹੰਸ (ਮਃ ੩) ਛੰਤ (੨) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੧

Raag Vadhans Guru Amar Das

ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥

Gun Sangrehi Avagan Vikanehi Aapai Aap Pashhaanai ||

He gathers in merits, and eliminates demerits, and realizes his own self.

ਵਡਹੰਸ (ਮਃ ੩) ਛੰਤ (੨) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੨

Raag Vadhans Guru Amar Das

ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥

Guramath Paaee Vaddee Vaddiaaee Sachai Sabadh Ras Peejai ||

Under Guru's Instruction, he is blessed with glorious greatness; he drinks in the essence of the True Word of the Shabad.

ਵਡਹੰਸ (ਮਃ ੩) ਛੰਤ (੨) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੩

Raag Vadhans Guru Amar Das

ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥

Naanak Har Kee Bhagath Niraalee Guramukh Viralai Keejai ||1||

O Nanak, devotional worship of the Lord is wonderful, but only a few Gurmukhs perform it. ||1||

ਵਡਹੰਸ (ਮਃ ੩) ਛੰਤ (੨) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੩

Raag Vadhans Guru Amar Das

ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥

Guramukh Khaethee Har Anthar Beejeeai Har Leejai Sareer Jamaaeae Raam ||

As Gurmukh, plant the crop of the Lord within the field of your body, and let it grow.

ਵਡਹੰਸ (ਮਃ ੩) ਛੰਤ (੨) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੪

Raag Vadhans Guru Amar Das

ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥

Aapanae Ghar Andhar Ras Bhunch Thoo Laahaa Lai Parathhaaeae Raam ||

Within the home of your own being, enjoy the Lord's subtle essence, and earn profits in the world hereafter.

ਵਡਹੰਸ (ਮਃ ੩) ਛੰਤ (੨) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੪
Raag Vadhans Guru Amar Das

ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥

Laahaa Parathhaaeae Har Mann Vasaaeae Dhhan Khaethee Vaapaaraa ||

This profit is earned by enshrining the Lord within your mind; blessed is this farming and trade.

ਵਡਹੰਸ (ਮਃ ੩) ਛੰਤ (੨) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੫
Raag Vadhans Guru Amar Das

ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥

Har Naam Dhhiaaeae Mann Vasaaeae Boojhai Gur Beechaaraa ||

Meditating on the Lord's Name, and enshrining Him within your mind, you shall come to understand the Guru's Teachings.

ਵਡਹੰਸ (ਮਃ ੩) ਛੰਤ (੨) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੫
Raag Vadhans Guru Amar Das

ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥

Manamukh Khaethee Vanaj Kar Thhaakae Thrisanaa Bhukh N Jaaeae ||

The self-willed manmukhs have grown weary of this farming and trade; their hunger and thirst will not go away.

ਵਡਹੰਸ (ਮਃ ੩) ਛੰਤ (੨) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੬
Raag Vadhans Guru Amar Das

ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥

Naanak Naam Beej Man Andhar Sachai Sabadh Subhaaeae ||2||

O Nanak, plant the seed of the Name within your mind, and adorn yourself with the True Word of the Shabad. ||2||

ਵਡਹੰਸ (ਮਃ ੩) ਛੰਤ (੨) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੬
Raag Vadhans Guru Amar Das

ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥

Har Vaapaar Sae Jan Laagae Jinaa Masathak Manee Vaddabhaago Raam ||

Those humble beings engage in the Lord's Trade, who have the jewel of such pre-ordained destiny upon their foreheads.

ਵਡਹੰਸ (ਮਃ ੩) ਛੰਤ (੨) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੭
Raag Vadhans Guru Amar Das

ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥

Guramathee Man Nij Ghar Vasiaa Sachai Sabadh Bairaago Raam ||

Under Guru's Instruction, the soul dwells in the home of the self; through the True Word of the Shabad, she becomes unattached.

ਵਡਹੰਸ (ਮਃ ੩) ਛੰਤ (੨) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੮

Raag Vadhans Guru Amar Das

ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥

Mukh Masathak Bhaago Sach Bairaago Saach Rathae Veechaaree ||

By the destiny written upon their foreheads, they become truly unattached, and by reflective meditation, they are imbued with Truth.

ਵਡਹੰਸ (ਮਃ ੩) ਛੰਤ (੨) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੮

Raag Vadhans Guru Amar Das

ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥

Naam Binaa Sabh Jag Bouraanaa Sabadhae Houmai Maaree ||

Without the Naam, the Name of the Lord, the whole world is insane; through the Shabad, the ego is conquered.

ਵਡਹੰਸ (ਮਃ ੩) ਛੰਤ (੨) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੯

Raag Vadhans Guru Amar Das

ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥

Saachai Sabadh Laag Math Oupajai Guramukh Naam Sohaago ||

Attached to the True Word of the Shabad, wisdom comes forth. The Gurmukh obtains the Naam, the Name of the Husband Lord.

ਵਡਹੰਸ (ਮਃ ੩) ਛੰਤ (੨) ੩:੫ - ਗੁਰੂ ਗ੍ਰੰਥ ਸਾਹਿਬ: ਅੰਗ ੫੬੮ ਪੰ. ੧੯

Raag Vadhans Guru Amar Das